

ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨

Raag Gond, The Word Of Ravi Daas Jee, Second House:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਮੁਕੰਦ ਮੁਕੰਦ ਜਪਹੁ ਸੰਸਾਰ ॥

Meditate on the Lord Mukanday, the Liberator, O people of the world.

ਬਿਨੁ ਮੁਕੰਦ ਤਨੁ ਹੋਇ ਅਉਹਾਰ ॥

Without Mukanday, the body shall be reduced to ashes.

ਸੇਈ ਮੁਕੰਦੁ ਮੁਕਤਿ ਕਾ ਦਾਤਾ ॥

Mukanday is the Giver of liberation.

ਸੇਈ ਮੁਕੰਦੁ ਹਮਰਾ ਪਿਤ ਮਾਤਾ ॥੧॥

Mukanday is my father and mother. ||1||

ਜੀਵਤ ਮੁਕੰਦੇ ਮਰਤ ਮੁਕੰਦੇ ॥

Meditate on Mukanday in life, and meditate on Mukanday in death.

ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥

His servant is blissful forever. ||1||Pause||

ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥

The Lord, Mukanday, is my breath of life.

ਜਪਿ ਮੁਕੰਦ ਮਸਤਕਿ ਨੀਸਾਨੰ ॥

Meditating on Mukanday, one's forehead will bear the Lord's insignia of approval.

ਸੇਵ ਮੁਕੰਦ ਕਰੈ ਬੈਰਾਗੀ ॥

The renunciate serves Mukanday.

ਸੇਈ ਮੁਕੰਦੁ ਦੁਰਬਲ ਧਨੁ ਲਾਧੀ ॥੨॥

Mukanday is the wealth of the poor and forlorn. ||2||

ਏਕੁ ਮੁਕੰਦੁ ਕਰੈ ਉਪਕਾਰੁ ॥

When the One Liberator does me a favor,

ਹਮਰਾ ਕਹਾ ਕਰੈ ਸੰਸਾਰੁ ॥

then what can the world do to me?

ਮੇਟੀ ਜਾਤਿ ਹੂਏ ਦਰਬਾਰਿ ॥

Erasing my social status, I have entered His Court.

ਤੁਹੀ ਮੁਕੰਦ ਜੇਗ ਜੁਗ ਤਾਰਿ ॥੩॥

You, Mukanday, are potent throughout the four ages. ||3||

ਉਪਜਿਓ ਗਿਆਨੁ ਹੂਆ ਪਰਗਾਸ ॥

Spiritual wisdom has welled up, and I have been enlightened.

ਕਰਿ ਕਿਰਪਾ ਲੀਨੇ ਕੀਟ ਦਾਸ ॥

In His Mercy, the Lord has made this worm His slave.

ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥

Says Ravi Daas, now my thirst is quenched;

ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥

I meditate on Mukanday the Liberator, and I serve Him. ||4||1||